

ਆਸਾ ਮਹਲਾ ੫ ॥

Aasaa, Fifth Mehl:

ਰਾਜ ਲੀਲਾ ਤੇਰੈ ਨਾਮਿ ਬਨਾਈ ॥

The pleasures of royalty are derived from Your Name.

ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥

I attain Yoga, singing the Kirtan of Your Praises. ||1||

ਸਰਬ ਸੁਖਾ ਬਨੇ ਤੇਰੈ ਓਲੈ ॥

All comforts are obtained in Your Shelter.

ਕ੍ਰਮ ਕੇ ਪਰਦੇ ਸਤਿਗੁਰ ਖੋਲੈ ॥੧॥ ਰਹਾਉ ॥

The True Guru has removed the veil of doubt. ||1||Pause||

ਹੁਕਮੁ ਬੁਝਿ ਰੰਗ ਰਸ ਮਾਣੇ ॥

Understanding the Command of the Lord's Will, I revel in pleasure and joy.

ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥

Serving the True Guru, I obtain the supreme state of Nirvaanaa. ||2||

ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥

One who recognizes You is recognized as a householder, and as a renunciate.

ਨਾਮਿ ਰਤਾ ਸੋਈ ਨਿਰਬਾਣੁ ॥੩॥

Imbued with the Naam, the Name of the Lord, he dwells in Nirvaanaa. ||3||

ਜਾ ਕਉ ਮਿਲਿਓ ਨਾਮੁ ਨਿਧਾਨਾ ॥

One who has obtained the treasure of the Naam

ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥

- prays Nanak, his treasure-house is filled to overflowing. ||4||6||57||